

ਡਾ. ਰਵਜੋਤ ਸਿੰਘ ਵੱਲੋਂ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਾ. ਰਵਜੋਤ ਸਿੰਘ

ਦਸਨਸ
ਚੰਡੀਗੜ੍ਹ/2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਊਂਸੀਪਲ ਕਮਿਸ਼ਨਰ-ਕਮ- ਸੀ ਐਚ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ

ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ



ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ

ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ

ਅਧੀਨ ਉਲੀਕੇ ਜਾਣ ਵਾਲੇ ਨਵੇਂ

ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ

ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ

ਕਿ ਇਹਨਾਂ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਜਲਦੀ ਤੋਂ ਜਲਦੀ ਠੇਕਰ

ਪ੍ਰਕਿਰਿਆ ਨੂੰ ਮੁਕੰਮਲ ਕੀਤਾ

ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਅਧੀਨ ਅਲਾਟ ਹੋਈ ਰਾਸ਼ੀ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਖਰਚ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਰਟ ਸਿਟੀ ਅਧੀਨ ਚੱਲ ਰਹੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ

ਨਾ ਵਰਤੀ ਜਾਵੇ। ਜੇਕਰ ਕੋਈ ਅਧਿਕਾਰੀ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣਾ ਚਾਹੁੰਦੀ ਹੈ।

ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਸੁਧਨ ਨੂੰ ਸਾਰਕਾਰ ਕਰਨ ਲਈ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇ।

ਸ.ਫਾ ਤਿੰਨ ਦੀ ਬਾਕੀਆਂ

ਦਰਮਿਆਨ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੂਰੀ ਤਰ੍ਹਾਂ ਨਾ-ਬਰਦਾਸ਼ਤਯੋਗ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕਿਸਾਨ ਅੰਦੋਲਨ ਨਾਲ ਨਜਿੱਠਣ ਲਈ ਨਾ ਤਾਂ ਏਅਰ ਐਥੂਲੈਂਸ ਦੀ ਲੋੜ ਹੈ ਅਤੇ ਨਾ ਹੀ ਵਾਧੂ ਫੋਗਸ ਦੀ ਲੋੜ ਹੈ ਪਰ ਕੇਂਦਰ ਸਰਕਾਰ ਨੂੰ ਸਾਰੇ ਭਾਈਵਾਲਾਂ, ਖਾਸ ਕਰਕੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਰੋਜਾਨਾ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਉਠਾ ਰਹੇ ਹਨ ਪਰ ਕੇਂਦਰ ਕਿਸਾਨਾਂ ਦੀ ਕਿਸੇ ਵੀ ਮੰਗ ਵੱਲ ਧਿਆਨ ਨਹੀਂ ਦੇ ਰਹੀ ਹੈ।

ਭੋਪਾਲ ਗੈਸ ਤ੍ਰਾਸਦੀ : 40 ਸਾਲਾਂ ਬਾਅਦ...

ਵਿੱਚ ਨਿਬੇੜੇ ਲਈ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਵੀਰਵਾਰ ਨੂੰ ਦਿੱਤੀ ਹੈ। ਪਾਰ ਦੇ ਪੁਲਿਸ ਸੁਪਰਡੈਂਟ ਮਨੋਜ ਸਿੰਘ ਨੇ ਦੱਸਿਆ ਕਿ ਜ਼ਹਿਰੀਲੇ ਕੂੜੇ ਨੂੰ ਬੁੱਧਵਾਰ ਰਾਤ ਲਗਭਗ 9 ਵਜੇ 12 ਸੀਲਬਰ ਕੰਟੇਨਰ ਟਰੱਕਾਂ ਰਾਹੀਂ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ 250 ਕਿਲੋਮੀਟਰ ਦੂਰ ਸਥਿਤ ਪਾਰ ਜ਼ਿਲ੍ਹੇ ਦੇ ਪੀਥਮਪੁਰ ਉਦਯੋਗਿਕ ਖੇਤਰ ਵਿੱਚ ‘ਗਰੀਨ ਕੰਗੀਡੋਰ’ ਰਾਹੀਂ ਲਿਜਾਇਆ ਗਿਆ, ਭਾਵ ਰਸਤੇ ਦੀਆਂ ਸੜਕਾਂ ਨੂੰ ਆਵਾਜਾਈ ਤੋਂ ਪੂਰੀ ਤਰ੍ਹਾਂ ਖ਼ਾਲੀ ਕਰਵਾਇਆ ਗਿਆ। ਸ਼ਖ਼ਤ ਸੁਰੱਖਿਆ ਦੌਰਾਨ ਇਹ ਵਾਹਨ ਵੀਰਵਾਰ ਸਵੇਰੇ 4.30 ਵਜੇ ਪੀਥਮਪੁਰ ਦੀ ਸਬੰਧਤ ਫੈਕਟਰੀ ਵਿੱਚ ਪਹੁੰਚੇ ਜਿੱਥੇ ਕੂੜੇ ਦਾ ਨਿਖੇੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰੱਕ ਇਸ ਸਮੇਂ ਪੀਥਮਪੁਰ ਵਿੱਚ ਫੈਕਟਰੀ ਕੈਂਪਸ ਵਿੱਚ ਖੜ੍ਹੇ ਸਨ। ਭੋਪਾਲ ਗੈਸ ਤ੍ਰਾਸਦੀ ਗ਼ਰਾਤ ਅਤੇ ਮੁੜ ਵਸੋਬਾ ਵਿਭਾਗ ਦੇ ਡਾਇਰੈਕਟਰ ਸਵਤੰਤਰ ਕੁਮਾਰ ਸਿੰਘ ਨੇ ਬੀਤੇ ਦਿਨ ਕਿਹਾ ਕਿ ਪਾਰ ਜ਼ਿਲ੍ਹੇ ਦੇ ਪੀਥਮਪੁਰ ਉਦਯੋਗਿਕ ਖੇਤਰ ਤੋਂ ਵਾਹਨਾਂ ਦੇ ਲਗਭਗ ਸੱਤ ਘੰਟੇ ਦੇ ਸਫ਼ਰ ਲਈ ਇੱਕ ‘ਹਰਿਆਣਾ ਲਾਘਾ’ ਬਣਾਇਆ ਗਿਆ ਸੀ।

ਉਨ੍ਹਾਂ ਕਿਹਾ ਕਿ ਐਤਵਾਰ ਤੋਂ ਲਗਭਗ 100 ਵਿਅਕਤੀਆਂ ਨੇ 30–30 ਮਿੰਟ ਦੀਆਂ ਸ਼ਿਫਟਾਂ ਵਿੱਚ ਕੰਮ ਕਰਦਿਆਂ ਕੂੜੇ ਨੂੰ ਪੈਕ ਅਤੇ ਟਰੱਕਾਂ ਵਿਚ ਲੱਡ ਕੀਤਾ। ਉਨ੍ਹਾਂ ਕਿਹਾ, ਲਗਾਤਾਰ ਉਨ੍ਹਾਂ ਦੀ ਰਿਹਤ ਜਾਂਚ ਕੀਤੀ ਜਾਂਦੀ ਰਹੀ ਅਤੇ ਹਰ ਅੱਧੇ ਘੰਟੇ ਬਾਅਦ ਆਰਾਮ ਦਿੱਤਾ ਜਾਂਦਾ ਰਿਹਾ। ਦੌਣਣਾ ਬਣਦਾ ਹੈ ਕਿ 2–3 ਦਸੰਬਰ, 1984 ਦੀ ਵਿਚਕਾਰਲੀ ਰਾਤ ਨੂੰ ਗੰਭੀਰਾ ਜ਼ਹਿਰਾਂ ਬਣਾਉਣ ਵਾਲੀ ਯੂਨੀਅਨ ਕਾਰਬਾਈਡ ਫੈਕਟਰੀ ਤੋਂ ਬਹੁਤ ਜ਼ਿਆਦਾ ਜ਼ਹਿਰੀਲੀ ਮਿਥਾਈਲ ਆਈਸੋਸਾਈਨੇਟ (ਐਮਆਈਸੀ) ਗੈਸ ਲੀਕ ਹੋਈ, ਜਿਸ ਨਾਲ ਘੱਟ–ਘੱਟ 5,479 ਲੋਕ ਮਾਰੇ ਗਏ ਅਤੇ ਹਜ਼ਾਰਾਂ ਲੋਕ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਸਨ, ਜੋ ਗੰਭੀਰ ਅਤੇ ਲੋਥੇ ਸਮੇਂ ਤੱਕ ਚੱਲਣ ਵਾਲੀਆਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਮੱਧ ਪ੍ਰਦੇਸ਼ ਹਾਈ ਕੋਰਟ ਨੇ 3 ਦਸੰਬਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਭੋਪਾਲ ਵਿੱਚ ਯੂਨੀਅਨ ਕਾਰਬਾਈਡ ਸਾਈਟ ਨੂੰ ਸਾਫ਼ ਨਾ ਕਰਨ ਲਈ ਅਧਿਕਾਰੀਆਂ ਨੂੰ ਫੜਕਾਰ ਲਗਾਈ। ਹਾਈ ਕੋਰਟ ਨੇ ਕੂੜੇ ਨੂੰ ਤਬਦੀਲ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ...

ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਹੂੰਦ ਅਤੇ ਠੰਡੇ ਹਾਲਾਤ ਬਣੇ ਰਹਿਣ ਦੀ ਉਮੀਦ ਹੈ, ਜਿਸ ਤੋਂ ਬਾਅਦ ਇਸ ਵਿੱਚ ਸੁਧਾਰ ਹੋਵੇਗਾ।

ਵਿਭਾਗ ਮੁਤਾਬਕ ਪੱਛਮੀ ਹਿਮਾਲੀਅਨ ਖੇਤਰ ਵਿੱਚ 2 ਤੋਂ 4 ਜਨਵਰੀ ਤੱਕ ਹਲਕੀ ਤੋਂ ਲੈ ਕੇ ਛਿਟਪੁੱਟ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ ਅਤੇ 5 ਤੋਂ 6 ਜਨਵਰੀ ਤੱਕ ਖੇਤਰ ਵਿੱਚ ਥੋੜ੍ਹੇ-ਥੋੜ੍ਹੇ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 5 ਅਤੇ 6 ਜਨਵਰੀ ਨੂੰ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ ਘੱਟ–ਘੱਟ ਦੋਸ਼ਣੀਆਂ ਵਿੱਚ 2–3 ਡਿਗਰੀ ਸੈਲਸੀਅਸ ਦੇ ਹੌਲੀ-ਹੌਲੀ ਵਾਧੇ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਮੱਧ ਅਤੇ ਪੂਰਬੀ ਭਾਰਤ ਵਿੱਚ ਘੱਟ–ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਉਮੀਦ ਨਹੀਂ ਹੈ, ਉਸ ਤੋਂ ਬਾਅਦ ਹੌਲੀ ਹੌਲੀ ਦੋ–ਤਿੰਨ ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਨੀਂਹ ਹੀ, ਅਗਲੇ ਦੋ ਦਿਨਾਂ ਦੌਰਾਨ ਮਹਾਰਾਸ਼ਟਰ ਵਰਤ ਵਿੱਚ ਘੱਟ–ਘੱਟ ਤਾਪਮਾਨ ਵਿੱਚ 2–3 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 02 ਜਨਵਰੀ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਅਤੇ ਉਸੇ ਦਿਨ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਪੱਛਮੀ ਸੰਘ ਦੇ ਕੁਝ ਹਿੱਸਿਆਂ ਵਿੱਚ ਠੰਢ ਰਹੇਗੀ। 2 ਜਨਵਰੀ ਨੂੰ ਦੇਰ ਰਾਤ ਅਤੇ ਸਵੇਰੇ ਦੀ ਸਮੇਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸ਼ਿੱਕਮ ਅਤੇ ਉੜੀਸਾ ਦੇ ਅਲੱਗ-ਥਲੱਗ ਖੇਤਰਾਂ ਵਿੱਚ ਸੰਘਣੀ ਹੂੰਦ ਪੈਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ 2 ਅਤੇ 3 ਜਨਵਰੀ ਨੂੰ ਅਤੇ ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 2 ਤੋਂ 6 ਜਨਵਰੀ ਤੱਕ ਸੰਘਣੀ ਹੂੰਦ ਪੈਣ ਦੀ ਸੰਭਾਵਨਾ ਹੈ ।

ਝਾਰਖੰਡ : ਸੜਕ ਹਾਦਸੇ ‘ਚ ਤਿੰਨ...

ਸੱਟਾਂ ਲੱਗੀਆਂ ਹਨ। ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਸਦਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਲਾਤੇਹਾਰ ਥਾਣੇ ਦੇ ਇਚਾਰਜ ਫੁੱਲਰ ਚੌਥੇ ਨੇ ਦੱਸਿਆ ਕਿ ਔਸਯੂਵੀ ਨਾਲ ਹੋਈ ਆਹਮੋਂ-ਸਾਹਮਣੇ ਟੱਕਰ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਬਲਬੀਰ ਉਰਾਉ, ਅਰਵਿੰਦ ਉਰਾਉ ਅਤੇ ਪ੍ਰੇਮ ਉਰਾਵਾਂ ਵਜੋਂ ਰਹੀ ਹੈ, ਜੋ ਸਾਰੇ ਵਾਸੀ ਮਾਨਿਕਾ ਥਾਣੇ ਅਧੀਨ ਪੈਂਦੇ ਪਿੰਡ ਡੱਕੀ ਦੇ ਰਹਿਣ ਵਾਲੇ ਹਨ। ਬੁੱਧਵਾਰ ਨੂੰ ਹੋਈ ਟੱਕਰ ‘ਚ ਦੋਵੇਂ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਔਸਯੂਵੀ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ।

ਨੀਟ-ਯੂਜੀ ਪ੍ਰੀਖਿਆ : ਮਾਹਰ ਪੈਨਲ...

ਸਮੀਖਿਆ ਕਰਨ ਅਤੇ ਨੀਟ-ਯੂਜੀ ਨੂੰ ਪਾਰਦਰਸ਼ਤਾ ਅਤੇ ਕਿਸੇ ਦੁਰਵਰਤੋ ਤੋਂ ਮੁਕਤ ਬਣਾਉਣ ਲਈ ਪ੍ਰੀਖਿਆ ਸੁਧਾਰਾਂ ਦੀ ਸਿਫ਼ਾਰਸ਼ ਕਰਨ ਲਈ ਸਾਬਕਾ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਕੇ ਰਾਧਾਕ੍ਰਿਸ਼ਨਨ ਦੀ ਅਗਵਾਈ ਵਾਲੇ ਸੱਤ ਮੈਂਬਰੀ ਮਾਹਰ ਪੈਨਲ ਦੀ ਮਿਆਦ ਦਾ ਵੀ ਵਿਸਤਾਰ ਕੀਤਾ ਸੀ। ਵੀਰਵਾਰ ਨੂੰ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਕੇਂਦਰ ਵੱਲੋਂ ਪੇਸ਼ ਹੋਏ ਅਤੇ ਉਨ੍ਹਾਂ ਨੇ ਜਸਟਿਸ ਪੀਐਸ ਨਰਸਿਮ੍ਹਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੂੰ ਦੱਸਿਆ ਕਿ ਕੇਂਦਰ ਫਲੀਂ ਨਿਯੁਕਤ ਕਮੇਟੀ ਨੇ ਆਪਣੀ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਅਤੇ ਸਰਕਾਰ ਸਾਰੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗੀ।

ਕਾਨੂੰਨ ਅਧਿਕਾਰੀ ਨੇ ਕਿਹਾ ਕਿ ਅਸੀਂ ਸਾਰੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਜਾ ਰਹੇ ਹਾਂ ਅਤੇ ਇਹ (ਮਾਮਲਾ) ਛੇ ਮਹੀਨਿਆਂ ਬਾਅਦ ਸੂਚੀਬੱਧ ਕੀਤਾ ਜਾ ਸਕਦਾ ਹੈ। ਮਾਮਲਾ ਤਿੰਨ ਮਹੀਨਿਆਂ ਲਈ ਮੁਲਤਵੀ ਕਰਦਿਆਂ ਬੈਂਚ ਨੇ ਇਸ ਵਿਸ਼ੇਸ਼ ਛੁੱਟੀ ਪੀਥੀਨ ਨੂੰ ਅਪ੍ਰੈਲ ਮਹੀਨੇ ਲਈ ਸੂਚੀਬੱਧ ਕਰਨ ਲਈ ਕਿਹਾ। ਇਸ ਸਬੰਧਤ ਪੂਰੀ ਰਿਪੋਰਟ ਨੂੰ ਰਿਕਾਰਡ ‘ਤੇ ਨਹੀਂ ਰੱਖਿਆ ਗਿਆ ਹੈ ਕਿਉਂਕਿ ਇਸ ਵਿਚ ਪ੍ਰਸ਼ਨਾਂ ਦੀ ਛਾਪਾਈ ਆਦਿ ਵਰਗੇ ਮੁੱਦਿਆਂ ਬਾਰੇ ਕੁਝ ਵੇਰਵੇ ਵੀ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ 21 ਅਕਤੂਬਰ ਨੂੰ ਸ਼ਿਖ਼ਰਲੀ ਅਦਾਲਤ ਨੇ ਪ੍ਰੀਖਿਆ ਸੁਧਾਰਾਂ ‘ਤੇ ਆਪਣੀ ਰਿਪੋਰਟ ਦਾਇਰ ਕਰਨ ਲਈ ਕੇਂਦਰ ਵੱਲੋਂ ਨਿਯੁਕਤ ਸੱਤ ਮੈਂਬਰੀ ਮਾਹਰ ਪੈਨਲ ਨੂੰ ਦਿੱਤੇ ਸਮੇਂ ਵਿਚ ਵਾਧਾ ਕੀਤਾ ਸੀ । ਮਾਹਰ ਪੈਨਲ ਦੇ ਦਾਇਰੇ ਦਾ ਵਿਸਤਾਰ ਕਰਦੇ ਹੋਏ ਸ਼ਿਖ਼ਰਲੀ ਅਦਾਲਤ ਨੇ ਝਾਰਖੰਡ ਦੇ ਹਜ਼ਾਰੀਬਾਗ ਵਿੱਚ ਇੱਕ ਪ੍ਰੀਖਿਆ ਕੇਂਦਰ ਵਿਚ ਸੁਰੱਖਿਆ ਉਲੰਘਣਾ ਵਰਗੀਆਂ ਐਨਟੀਏ ਦੀਆਂ ਕਈ ਯਾਮੀਆਂ ਨੂੰ ਚੁੱਕਿਆ ਸੀ, ਜਿਸ ਵਿਚ ਸਟਾਂਗਰੂਮ ਦਾ ਪਿਛਲਾ ਦਰਵਾਜ਼ਾ ਖੋਲ੍ਹਿਆ ਗਿਆ ਅਤੇ ਅਣਅਧਿਕਾਰਤ ਲੋਕਾਂ ਨੂੰ ਪ੍ਰਸ਼ਨ ਪੱਤਰਾਂ ਤੱਕ ਪਹੁੰਚਣ ਦੀ ਇਜ਼ਾਜ਼ਤ, ਈ-ਰਿਕਸ਼ਾ ਰਾਹੀਂ ਪ੍ਰਸ਼ਨ ਪੱਤਰਾਂ ਦੀ ਢੋਆ-ਢੁਆਈ ਅਤੇ ਉਮੀਦਵਾਰਾਂ ਵਿੱਚ ਪ੍ਰਸ਼ਨ ਪੱਤਰਾਂ ਦੇ ਗਲਤ ਸੋੱਟਾਂ ਦੀ ਵੰਡ ਆਦਿ ਸੀ।

ਰਾਜਸਥਾਨ : ਦੋ ਟਰੱਕਾਂ ਤੇ ਬੌਸ...

ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਵੱਡੀ ਗਿਣਤੀ ਵਿੱਚ ਲੋਕ ਜ਼ਖ਼ਮੀ ਹੋਣ ਦੀ ਸੂਚਨਾ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਦੇ ਚੀਫ਼ ਮੈਡੀਕਲ ਅਫ਼ਸਰ ਵੱਲੋਂ ਵਾਧੂ ਡਾਕਟਰ ਅਤੇ ਸਟਾਫ਼ ਤਾਇਨਾਤ ਕੀਤਾ ਗਿਆ ਹੈ।

2026 ਤੱਕ ਨਹੀਂ ਟਿਕ ਸਕੇਗੀ ਮੋਦੀ...

ਦੇ ਦਰਮਿਆਨ, ਕੇਂਦਰ ‘ਚ ਅਸਥਿਰਤਾ ਦੀ ਸਥਿਤੀ ‘ਚ ਸੂਬੇ ਦੀ ਭਵਿੱਖ ਦੀ ਰਾਜਨੀਤਕ ਗਤੀਸ਼ੀਲਤਾ ‘ਤੇ ਬਹਿਸ ਛਿੜ ਗਈ ਹੈ। ਇਸ ਦੇ ਨਾਲ ਹੀ ਸੰਜੇ ਰਾਉਤ ਨੇ ਉਨ੍ਹਾਂ ਕਿਆਸਅਰਾਈਆਂ ਨੂੰ ਖਾਰਜ ਕਰ ਦਿੱਤਾ ਕਿ ਨਵੰਬਰ 2024 ਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਸ਼ਿਵ ਸੇਨਾ (ਯੂਥੀਓ) ਦੇ ਕੁੱਝ ਆਗੂ ਪਾਰਟੀ ਛੱਡ ਸਕਦੇ ਹਨ।

ਵਿਜੀਲੈਂਸ ਵੱਲੋਂ 10,000...

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਜ਼ੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਲਿਤ ਉਸਦੀ ਟਾਈਗੇਰਜ਼ ਜ਼ਮੀਨ ਵਿਖੇ ਸ਼ਿਕਾਇਤੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲਾਂ ਵੀ ਲੈ ਚੁੱਕਾ ਹੈ ਅਤੇ 10,000 ਰੁਪਏ ਹੋਰ ਸ਼ਿਸ਼ਣ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ,

ਸਿੱਖਿਆ ਬੋਰਡ ਵੱਲੋਂ ਸਾਲ 2025 ਦਾ ਸਵਾਗਤ

ਮਹਾਲੀ/2 ਜਨਵਰੀ : ਹਰਬੰਸ ਬਾਗੜੀ

ਸਾਲ 2025 ਦੀ ਆਮਦ ਤੇ ਪੰਜਾਬ

ਬਰਾੜ ਸਕੱਤਰ ਨੇ ਆਪਣੇ ਸੰਬੰਧਨ ਦੌਰਾਨ

ਦੱਸਿਆ ਕਿ ਪ੍ਰੀਖਿਆਵਾਂ ਨੂੰ ਸੁਚੱਜੇ ਢੰਗ



ਬੁਲਾਰਿਆਂ ਵਲੋਂ ਨਵੇਂ ਸਾਲ ਦੀ ਵਧਾਈ ਦਿੱਤੀ ਗਈ। ਇਸ ਉਪਰੰਤ ਪਰਲੀਨ ਕੌਰ ਬਰਾੜ (ਪੀ.ਸੀ.ਐੱਸ.), ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੀ ਵਧਾਈ ਸਮੁੱਚੀ ਟੀਮ ਦੇ ਸਹਿਯੋਗ ਨਾਲ ਇਸ

ਟੀਚੇ ਨੂੰ ਬਾਖੂਬੀ ਸਮੇਂ ਪੂਰਾ ਕੀਤਾ

ਜਾਵੇਗਾ। ਇਸ ਤੋਂ ਇਲਾਵਾ ਸਕੱਤਰ

ਵੱਲੋਂ ਕਿਹਾ ਗਿਆ ਕਿ ਰਹਿੰਦੇ ਕੰਮਾਂ ਅਤੇ ਸਿੱਖਿਆ ਬੋਰਡ ਨੂੰ ਦਰਪੇਸ਼ ਸਮੱਸਿਆਵਾਂ ਤੇ ਚੁਣੌਤੀਆਂ ਦਾ ਆਉਂਦੇ ਸਮੇਂ ‘ਚ ਮਿਲ ਬੈਠ ਕੇ ਜੱਥੇਬੰਦੀ, ਬੋਰਡ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ।

ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਸਕੱਤਰ ਵਲੋਂ ਕਰਮਚਾਰੀ ਐਂਸਜੀਏਸ਼ਨ ਵੱਲੋਂ ਤਿਆਰ ਕਰਵਾਇਆ ਗਿਆ ਸਾਲ 2025 ਦਾ ਕੈਲੰਡਰ ਰਿਲੀਜ਼ ਕੀਤਾ ਗਿਆ।

ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਰੇਂਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਰੱਜ ਅੰਮ੍ਰਿਤਸਰ ਵਿਖੇ ਬ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਕੇਂਦਰ ਦੀ ਨਵੀਂ ਮੰਡੀ ਨੀਤੀ ਕਿਸਾਨ...

ਸਾਜ਼ਿਸ਼ ਹੈ, ਜਿਨ੍ਹਾਂ ਲਈ ਫੀਸ ਮੁਆਫ਼ ਕਰਕੇ ਅਤੇ ਸਹੂਲਤਾਂ ਮੁਹੱਈਆਂ ਕਰਕੇ ਕਿਸਾਨਾਂ ਨੂੰ ਉਸ ਪਾਸੇ ਧੱਕਿਆ ਜਾਵੇਗਾ। ਜਦੋਂ ਪਹਿਲਾਂ ਚਲਦੀਆਂ ਮੰਡੀਆਂ ਖ਼ਤਮ ਹੋ ਗਈਆਂ ਤਾਂ ਪ੍ਰਾਈਵੇਟ ਮੰਡੀਆਂ ਵਿੱਚ ਜਿਨਸ ‘ਚ ਨਮੀਂ ਵੱਧ ਹੋਣ, ਬਦਰੇਗ ਹੋਣ ਜਾਂ ਹੋਰ ਕੋਈ ਨੁਕਸ ਕੱਢ ਕੇ ਪੂਰਾ ਭਾਅ ਦੇਣ ਤੋਂ ਜਵਾਬ ਦਿੱਤਾ ਜਾਇਆ ਕਰੇਗਾ।

ਕਾਮਰੇਡ ਸੇਖੋਂ ਨੇ ਕਿਹਾ ਕਿ ਪਹਿਲਾਂ ਹੀ ਕਿਸਾਨੀ ਤਬਾਹੀ ਦੇ ਕਿਨਾਰੇ ‘ਤੇ ਜਾ ਚੁੱਕੀ ਹੈ। ਇੱਕ ਰਿਪੋਰਟ ਅਨੁਸਾਰ ਰੋਜ਼ਾਨਾ ਕਰੀਬ ਚਾਰ ਹਜ਼ਾਰ ਕਿਸਾਨ ਖੇਤੀ ਛੱਡ ਕੇ ਮਜ਼ਦੂਰੀ ਜਾਂ ਹੋਰ ਕੰਮ-ਧੰਦਿਆਂ ਵੱਲ ਜਾ ਰਹੇ ਹਨ। ਸਰਕਾਰਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਦੇਸ਼ ਦੇ ਭਲੇ ਲਈ ਕਿਸਾਨੀ ਨੂੰ ਬਚਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਅਜਿਹੀਆਂ ਕਿਸਾਨ ਮਾਰੂ ਨੀਤੀਆਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਦੇ ਜਾਗਰੂਕ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ।

ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦੇ ਵਫ਼ਦ...

ਸਿੰਘ ਬਾਦਲ ਦਾ ਅਸਤੀਫ਼ਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ।

ਇਹ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਹੈ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ।

A B COTSPIN INDIA LIMITED																														
Registered Office: NH-54, Goniana Road, Near Lake-3, Bathinda, Punjab - 151001, India Ph. No.: 01635-232670 E-mail ID: cs@abcotspin.in Website: www.abcotspin.co.in CIN: L17111PB1997PLC020118																														
Recommendations of the Committee of Independent Directors ('IDC') for the Open Offer to the Shareholders of A B Cotspin India Limited (hereinafter referred to as ' the Company' ' ' Target Company' ') by Mr. Abhey Jindal, Mrs. Suvarna Jindal, Mrs. Sanya Jindal and Mrs. Renu Jindal (hereinafter collectively referred to as ' Acquirers' ') along with Shree Jindal Soya Private Limited (hereinafter referred to as ' PAC' ') under Regulation 26(7) of Securities and Exchange Board of India (Substantial Acquisition of Shares and Takeovers) Regulations, 2011 (' SEBI (SAST) Regulations, 2011').																														
1.	Date	January 02, 2025																												
2.	Name of the Company	A B Cotspin India Limited																												
3.	Details of the Offer pertaining to the Company	Open Offer to acquire upto 26,75,972 (Twenty Six Lakh Seventy Five Thousand Nine Hundred and Seventy Two) fully paid-up Equity Shares representing 26.00% of the total paid-up equity share capital of the Target Company at a price of INR 236.00 (Indian Rupees Two Hundred and Thirty Six Only) per fully paid-up equity share payable in cash																												
4.	Name of the Acquirers	<ul style="list-style-type: none">• Mr. Abhey Jindal• Mrs. Suvarna Jindal• Mrs. Sanya Jindal• Mrs. Renu Jindal																												
5.	Name of the PAC	Shree Jindal Soya Private Limited																												
6.	Name of the Manager to the Offer	Corporate Professionals Capital Private Limited																												
7.	Members of the Committee of Independent Directors	Mr. Puneet Bhandari- Chairperson Ms. Preet Bhatia-Member																												
8.	IDC Member's relationship with the Company	The IDC members are Independent Directors of the Company.																												
9.	Trading in the Equity shares/ other securities of the Company by IDC Members	None of the IDC members hold any shares of the Company and neither have they traded in any equity shares / other securities of the Company during a period of 12 months prior to the date of Public Announcement and since then till date.																												
10.	IDC Member's relationship with the Acquirer	The IDC members do not have any relationship with the Acquirers or PAC.																												
11.	Trading in the Equity shares/ other securities of the Acquirer by IDC Members	Not Applicable																												
12.	Recommendation on the Open offer, as to whether the offer is fair and reasonable	Based on the review of the Public Announcement and the Detailed Public Statement issued by the Manager to the Offer on behalf of the Acquirers, IDC believe that the Open Offer is in accordance with SEBI (SAST) Regulations, 2011 and to that extent is fair and reasonable. The shareholders should independently evaluate the offer and take their own informed decision. They are also advised to seek expert tax opinion before taking their decision in this regard.																												
13.	Summary of reasons for recommendation	<p>This Open Offer is made to the Public Shareholders of the Target Company pursuant to acquisition of shares by the Acquirers in the past which triggered the requirement to make an open offer and thus Acquirers is making a delayed open offer to rectify the past non-compliances of SEBI (SAST) Regulations. Further, as on the date of PA, the Acquirers along with PAC intends to acquire control over the Target Company along with the Existing Promoters of the Target Company, thereby triggering the requirement to make an open offer in terms of Regulation 4 of SEBI (SAST) Regulations.</p> <p>The equity shares of the Company are listed and traded on the bourses of Emerge Platform of NSE and are frequently traded within the meaning of definition of 'frequently traded shares' under clause (j) of Sub-Regulation (1) of Regulation 2 of the SEBI (SAST) Regulations), 2011.</p> <p>The Offer price calculated for past transactions for which the Acquirers failed to make an Open Offer are as follows:</p> <table><tr><th>Transaction</th><th>Regulation Violated</th><th>Offer Price</th></tr><tr><td>Transaction I</td><td>3(1)</td><td>57.60 (including interest)</td></tr><tr><td>Transaction II</td><td>3(2)</td><td>57.80 (including interest)</td></tr></table> <p>The Offer Price calculated in terms of Regulation 8(2) of the SEBI (SAST) Regulations as on the date of making PA, i.e., September 11, 2024 is as follows:</p> <table><tr><th>S. No.</th><th>Particulars</th><th>Price</th></tr><tr><td>(a)</td><td>The highest negotiated price per share of the target company for any acquisition under the agreement attracting the obligation to make a public announcement of an open offer</td><td>NA</td></tr><tr><td>(b)</td><td>The volume-weighted average price paid or payable for acquisition by the Acquirers along with their persons acting in concert during 52 weeks immediately preceding the date of Public Announcement</td><td>INR 128.95/-</td></tr><tr><td>(c)</td><td>The highest price paid or payable for any acquisition by the Acquirers along with their persons acting in concerts during 26 weeks immediately preceding the date of the Public Announcement</td><td>INR 223.05/-</td></tr><tr><td>(d)</td><td>The volume-weighted average market price of shares for a period of sixty trading days immediately preceding the date of the public announcement as traded on the stock exchange where the maximum volume of trading in the shares of the target company are recorded during such period, provided such shares are frequently traded</td><td>INR 235.88/-</td></tr><tr><td>(e)</td><td>The Equity Shares are not frequently traded, the price determined by the Acquirer and the Manager to the Offer considering valuation parameters including book value, comparable trading multiples, and such other parameters as are customary for valuation of shares of such companies</td><td>Not Applicable, since the equity shares are frequently traded</td></tr></table> <p>Therefore, The Offer Price of INR 236.00/- (Indian Rupees Two Hundred and Thirty Six Only) is justified, in terms of Regulation 8(2) of the SEBI (SAST) Regulations, being the highest of the offer price calculated for triggering events pursuant to Transaction I, Transaction II and as on the date of PA in terms of SEBI (SAST) Regulations.</p>		Transaction	Regulation Violated	Offer Price	Transaction I	3(1)	57.60 (including interest)	Transaction II	3(2)	57.80 (including interest)	S. No.	Particulars	Price	(a)	The highest negotiated price per share of the target company for any acquisition under the agreement attracting the obligation to make a public announcement of an open offer	NA	(b)	The volume-weighted average price paid or payable for acquisition by the Acquirers along with their persons acting in concert during 52 weeks immediately preceding the date of Public Announcement	INR 128.95/-	(c)	The highest price paid or payable for any acquisition by the Acquirers along with their persons acting in concerts during 26 weeks immediately preceding the date of the Public Announcement	INR 223.05/-	(d)	The volume-weighted average market price of shares for a period of sixty trading days immediately preceding the date of the public announcement as traded on the stock exchange where the maximum volume of trading in the shares of the target company are recorded during such period, provided such shares are frequently traded	INR 235.88/-	(e)	The Equity Shares are not frequently traded, the price determined by the Acquirer and the Manager to the Offer considering valuation parameters including book value, comparable trading multiples, and such other parameters as are customary for valuation of shares of such companies	Not Applicable, since the equity shares are frequently traded
Transaction	Regulation Violated	Offer Price																												
Transaction I	3(1)	57.60 (including interest)																												
Transaction II	3(2)	57.80 (including interest)																												
S. No.	Particulars	Price																												
(a)	The highest negotiated price per share of the target company for any acquisition under the agreement attracting the obligation to make a public announcement of an open offer	NA																												
(b)	The volume-weighted average price paid or payable for acquisition by the Acquirers along with their persons acting in concert during 52 weeks immediately preceding the date of Public Announcement	INR 128.95/-																												
(c)	The highest price paid or payable for any acquisition by the Acquirers along with their persons acting in concerts during 26 weeks immediately preceding the date of the Public Announcement	INR 223.05/-																												
(d)	The volume-weighted average market price of shares for a period of sixty trading days immediately preceding the date of the public announcement as traded on the stock exchange where the maximum volume of trading in the shares of the target company are recorded during such period, provided such shares are frequently traded	INR 235.88/-																												
(e)	The Equity Shares are not frequently traded, the price determined by the Acquirer and the Manager to the Offer considering valuation parameters including book value, comparable trading multiples, and such other parameters as are customary for valuation of shares of such companies	Not Applicable, since the equity shares are frequently traded																												
14.	Details of Independent Advisors, if any.	None																												
15.	Any other matter(s) to be highlighted	None																												
To the best of our knowledge and belief, after making proper enquiry, the information contained in or accompanying this statement is, in all material respect, true and correct and not misleading, whether by omission of any information or otherwise, and includes all the information required to be disclosed by the Company under the Takeover Code."																														
For and on behalf of The Committee of Independent Directors of A B Cotspin India Limited Sd/- Puneet Bhandari Chairperson - Committee of Independent Directors																														
Place: Punjab Date: January 03, 2025																														